

ਸੁਲਤਾਨੁ ਪੁਛੈ ਸੁਨੁ ਬੇ ਨਾਮਾ ॥

The Sultan said, "Listen, Naam Dayv:

ਦੇਖਉ ਰਾਮ ਤੁਮ੍ਹਾਰੇ ਕਾਮਾ ॥੧॥

let me see the actions of your Lord."||1||

ਨਾਮਾ ਸੁਲਤਾਨੇ ਬਾਧਿਲਾ ॥

The Sultan arrested Naam Dayv,

ਦੇਖਉ ਤੇਰਾ ਹਰਿ ਬੀਠੁਲਾ ॥੧॥ ਰਹਾਉ ॥

and said, "Let me see your Beloved Lord."||1||Pause||

ਬਿਸਮਿਲਿ ਗਊ ਦੇਹੁ ਜੀਵਾਇ ॥

"Bring this dead cow back to life.

ਨਾਤਰੁ ਗਰਦਨਿ ਮਾਰਉ ਠਾਂਇ ॥੨॥

Otherwise, I shall cut off your head here and now."||2||

ਬਾਦਿਸਾਹ ਐਸੀ ਕਿਉ ਹੋਇ ॥

Naam Dayv answered, "O king, how can this happen?

ਬਿਸਮਿਲਿ ਕੀਆ ਨ ਜੀਵੈ ਕੋਇ ॥੩॥

No one can bring the dead back to life. ||3||

ਮੇਰਾ ਕੀਆ ਕਛੁ ਨ ਹੋਇ ॥

I cannot do anything by my own actions.

ਕਰਿ ਹੈ ਰਾਮੁ ਹੋਇ ਹੈ ਸੋਇ ॥੪॥

Whatever the Lord does, that alone happens."||4||

ਬਾਦਿਸਾਹੁ ਚੜ੍ਹਿਓ ਅਹੰਕਾਰਿ ॥

The arrogant king was enraged at this reply.

ਗਜ ਹਸਤੀ ਦੀਨੋ ਚਮਕਾਰਿ ॥੫॥

He incited an elephant to attack. ||5||

ਰੁਦਨੁ ਕਰੈ ਨਾਮੇ ਕੀ ਮਾਇ ॥

Naam Dayv's mother began to cry,

ਛੋਡਿ ਰਾਮੁ ਕੀ ਨ ਭਜਹਿ ਖੁਦਾਇ ॥੬॥

and she said, "Why don't you abandon your Lord Raam, and worship his Lord Allah?"||6||

ਨ ਹਉ ਤੇਰਾ ਪੁੰਗੜਾ ਨ ਤੂ ਮੇਰੀ ਮਾਇ ॥

Naam Dayv answered, "I am not your son, and you are not my mother.

ਪਿੰਡੁ ਪੜੈ ਤਉ ਹਰਿ ਗੁਨ ਗਾਇ ॥੭॥

Even if my body dies, I will still sing the Glorious Praises of the Lord."||7||

ਕਰੈ ਗਜਿੰਦੁ ਸੁੰਡ ਕੀ ਚੋਟ ॥

The elephant attacked him with his trunk,

ਨਾਮਾ ਉਬਰੈ ਹਰਿ ਕੀ ਓਟ ॥੮॥

but Naam Dayv was saved, protected by the Lord. ||8||

ਕਾਜੀ ਮੁਲਾਂ ਕਰਹਿ ਸਲਾਮੁ ॥

The king said, "The Qazis and the Mullahs bow down to me,

ਇਨਿ ਹਿੰਦੂ ਮੇਰਾ ਮਲਿਆ ਮਾਨੁ ॥੯॥

but this Hindu has trampled my honor."||9||

ਬਾਦਿਸਾਹ ਬੇਨਤੀ ਸੁਨੇਹੁ ॥

The people pleaded with the king, "Hear our prayer, O king.

ਨਾਮੇ ਸਰ ਭਰਿ ਸੋਨਾ ਲੇਹੁ ॥੧੦॥

Here, take Naam Dayv's weight in gold, and release him."||10||

ਮਾਲੁ ਲੇਉ ਤਉ ਦੋਜਕਿ ਪਰਉ ॥

The king replied, "If I take the gold, then I will be consigned to hell,

ਦੀਨੁ ਛੋਡਿ ਦੁਨੀਆ ਕਉ ਭਰਉ ॥੧੧॥

by forsaking my faith and gathering worldly wealth."||11||

ਪਾਵਹੁ ਬੇੜੀ ਹਾਥਹੁ ਤਾਲ ॥

With his feet in chains, Naam Dayv kept the beat with his hands,

ਨਾਮਾ ਗਾਵੈ ਗੁਨ ਗੋਪਾਲ ॥੧੨॥

singing the Praises of the Lord. ||12||

ਗੰਗ ਜਮੁਨ ਜਉ ਉਲਟੀ ਬਹੈ ॥

"Even if the Ganges and the Jamunaa rivers flow backwards,

ਤਉ ਨਾਮਾ ਹਰਿ ਕਰਤਾ ਰਹੈ ॥੧੩॥

I will still continue singing the Praises of the Lord."||13||

ਸਾਤ ਘੜੀ ਜਬ ਬੀਤੀ ਸੁਣੀ ॥

Three hours passed,

ਅਜਹੁ ਨ ਆਇਓ ਤ੍ਰਿਭਵਣ ਧਣੀ ॥੧੪॥

and even then, the Lord of the three worlds had not come. ||14||

ਪਾਖੰਤਣ ਬਾਜ ਬਜਾਇਲਾ ॥

Playing on the instrument of the feathered wings,

ਗਰੁੜ ਚੜ੍ਹੇ ਗੋਬਿੰਦ ਆਇਲਾ ॥੧੫॥

the Lord of the Universe came, mounted on the eagle garura. ||15||

ਅਪਨੇ ਭਗਤ ਪਰਿ ਕੀ ਪ੍ਰਤਿਪਾਲ ॥

He cherished His devotee,

ਗਰੁੜ ਚੜ੍ਹੇ ਆਏ ਗੋਪਾਲ ॥੧੬॥

and the Lord came, mounted on the eagle garura. ||16||

ਕਹਹਿ ਤ ਧਰਣਿ ਇਕੋਡੀ ਕਰਉ ॥

The Lord said to him, "If you wish, I shall turn the earth sideways.

ਕਹਹਿ ਤ ਲੇ ਕਰਿ ਉਪਰਿ ਧਰਉ ॥੧੭॥

If you wish, I shall turn it upside down. ||17||

ਕਹਹਿ ਤ ਮੁਈ ਗਉ ਦੇਉ ਜੀਆਇ ॥

If you wish, I shall bring the dead cow back to life.

ਸਭੁ ਕੋਈ ਦੇਖੈ ਪਤੀਆਇ ॥੧੮॥

Everyone will see and be convinced."||18||

ਨਾਮਾ ਪ੍ਰਣਵੈ ਸੇਲ ਮਸੇਲ ॥

Naam Dayv prayed, and milked the cow.

ਗਉ ਦੁਹਾਈ ਬਛਰਾ ਮੇਲਿ ॥੧੯॥

He brought the calf to the cow, and milked her. ||19||

ਦੁਧਹਿ ਦੁਹਿ ਜਬ ਮਟੁਕੀ ਭਰੀ ॥

When the pitcher was filled with milk,

ਲੇ ਬਾਦਿਸਾਹ ਕੇ ਆਗੇ ਧਰੀ ॥੨੦॥

Naam Dayv took it and placed it before the king. ||20||

ਬਾਦਿਸਾਹੁ ਮਹਲ ਮਹਿ ਜਾਇ ॥

The king went into his palace,

ਅਉਘਟ ਕੀ ਘਟ ਲਾਗੀ ਆਇ ॥੨੧॥

and his heart was troubled. ||21||

ਕਾਜੀ ਮੁਲਾਂ ਬਿਨਤੀ ਫੁਰਮਾਇ ॥

Through the Qazis and the Mullahs, the king offered his prayer,

ਬਖਸੀ ਹਿੰਦੂ ਮੈ ਤੇਰੀ ਗਾਇ ॥੨੨॥

"Forgive me, please, O Hindu; I am just a cow before you."||22||

ਨਾਮਾ ਕਹੈ ਸੁਨਹੁ ਬਾਦਿਸਾਹ ॥

Naam Dayv said, "Listen, O king:

ਇਹੁ ਕਿਛੁ ਪਤੀਆ ਮੁਝੈ ਦਿਖਾਇ ॥੨੩॥

have I done this miracle? ||23||

ਇਸ ਪਤੀਆ ਕਾ ਇਹੈ ਪਰਵਾਨੁ ॥

The purpose of this miracle is

ਸਾਚਿ ਸੀਲਿ ਚਾਲਹੁ ਸੁਲਿਤਾਨ ॥੨੪॥

that you, O king, should walk on the path of truth and humility."||24||

ਨਾਮਦੇਉ ਸਭ ਰਹਿਆ ਸਮਾਇ ॥

Naam Dayv became famous everywhere for this.

ਮਿਲਿ ਹਿੰਦੂ ਸਭ ਨਾਮੇ ਪਹਿ ਜਾਹਿ ॥੨੫॥

The Hindus all went together to Naam Dayv. ||25||

ਜਉ ਅਬ ਕੀ ਬਾਰ ਨ ਜੀਵੈ ਗਾਇ ॥
If the cow had not been revived,

ਤ ਨਾਮਦੇਵ ਕਾ ਪਤੀਆ ਜਾਇ ॥੨੬॥
people would have lost faith in Naam Dayv. ||26||

ਨਾਮੇ ਕੀ ਕੀਰਤਿ ਰਹੀ ਸੰਸਾਰਿ ॥
The fame of Naam Dayv spread throughout the world.

ਭਗਤ ਜਨਾਂ ਲੇ ਉਧਰਿਆ ਪਾਰਿ ॥੨੭॥
The humble devotees were saved and carried across with him. ||27||

ਸਗਲ ਕਲੇਸ ਨਿੰਦਕ ਭਇਆ ਖੇਦੁ ॥
All sorts of troubles and pains afflicted the slanderer.

ਨਾਮੇ ਨਾਰਾਇਨ ਨਾਹੀ ਭੇਦੁ ॥੨੮॥੧॥੧੦॥
There is no difference between Naam Dayv and the Lord. ||28||1||10||